

ਜੈਤਸਰੀ ਮਹਲਾ ੪ ॥

Jaitsree, Fourth Mehl:

ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥

A jewel or a diamond may be very valuable and heavy, but without a purchaser, it is worth only straw.

ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥

When the Holy Guru, the Purchaser, saw this jewel, He purchased it for hundreds of thousands of dollars. ||1||

ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥

The Lord has kept this jewel hidden within my mind.

ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥

The Lord, merciful to the meek, led me to meet the Holy Guru; meeting the Guru, I came to appreciate this jewel. ||Pause||

ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥

The rooms of the self-willed manmukhs are dark with ignorance; in their homes, the jewel is not visible.

ਤੇ ਉਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥

Those fools die, wandering in the wilderness, eating the poison of the snake, Maya. ||2||

ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥

O Lord, Har, Har, let me meet the humble, holy beings; O Lord, keep me in the Sanctuary of the Holy.

ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥

O Lord, make me Your own; O God, Lord and Master, I have hurried to Your side. ||3||

ਜਿਹਵਾ ਕਿਆ ਗੁਣ ਆਖਿ ਵਖਾਣਹੁ ਤੁਮ ਵਡ ਅਗਮ ਵਡ ਪੁਰਖਾ ॥

What Glorious Virtues of Yours can I speak and describe? You are great and unfathomable, the Greatest Being.

ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥

The Lord has bestowed His Mercy on servant Nanak; He has saved the sinking stone. ||4||2||